

## ਗਾਰਡੀਅਨਸ਼ਿਪ (ਸਰਪੱਰਸਤੀ)

(ਮੈਂਟਲ ਹੈਲਥ ਐਕਟ (ਮਾਨਸਿਕ ਸਿਹਤ ਬਾਰੇ ਕਾਨੂੰਨ) 1983 ਦਾ ਸੈਕਸ਼ਨ 7)

1. ਮਰੀਜ਼ ਦਾ ਨਾਮ	
2. ਤੁਹਾਡੇ ਗਾਰਡੀਅਨ ਦਾ	
2.1 ਨਾਮ	
2.2 ਪਤਾ	
2.3 ਟੈਲੀਫੋਨ ਨੰਬਰ	
3. ਤੁਹਾਡੀ ਜ਼ਿੰਮੇਵਾਰ ਸਥਾਨਕ ਸੋਸ਼ਿਲ ਸਰਵਿਸਿਜ਼ ਆਥਰਟੀ	

### ਗਾਰਡੀਅਨਸ਼ਿਪ ਕੀ ਹੈ ?

1983 ਦੇ ਮੈਂਟਲ ਹੈਲਥ ਐਕਟ (ਮਾਨਸਿਕ ਸਿਹਤ ਬਾਰੇ ਕਾਨੂੰਨ) ਦੇ ਸੈਕਸ਼ਨ 7 ਤਹਿਤ, ਉਹ ਲੋਕ ਜਿਨ੍ਹਾਂ ਨੂੰ ਕੋਈ ਮਾਨਸਿਕ ਬੀਮਾਰੀ ਜਾਂ ਵਿਕਾਰੀ ਹੈ, ਉਨ੍ਹਾਂ ਦੀ ਸਹਾਇਤਾ ਲਈ ਜੇ ਦੋ ਡਾਕਟਰ ਕਹਿਣ ਕਿ ਉਨ੍ਹਾਂ ਨੂੰ ਜ਼ਰੂਰਤ ਹੈ, ਤਾਂ ਇੱਕ ਗਾਰਡੀਅਨ ਦਿੱਤਾ ਜਾ ਸਕਦਾ ਹੈ।

ਤੁਹਾਡਾ ਗਾਰਡੀਅਨ ਤੁਹਾਡੀ ਸਥਾਨਕ ਸੋਸ਼ਿਲ ਸਰਵਿਸਿਜ਼ ਆਥਰਟੀ ਜਾਂ ਕੋਈ ਉਹ ਜਿਸਨੂੰ ਸੋਸ਼ਿਲ ਸਰਵਿਸਿਜ਼ ਆਥਰਟੀ ਵਲੋਂ ਮੰਜ਼ੂਰੀ ਦਿੱਤੀ ਗਈ ਹੋਵੇ, ਹੋ ਸਕਦਾ ਹੈ। ਜੇ ਤੁਹਾਡਾ ਗਾਰਡੀਅਨ ਸੋਸ਼ਿਲ ਸਰਵਿਸਿਜ਼ ਆਥਰਟੀ ਨਹੀਂ, ਉਨ੍ਹਾਂ ਨੂੰ ਇੱਕ “ਪ੍ਰਾਈਵੇਟ (ਨਿੱਜੀ) ਗਾਰਡੀਅਨ” ਕਹਿੰਦੇ ਹਨ।

ਤੁਹਾਡੇ ਗਾਰਡੀਅਨ ਕੋਲ ਤੁਹਾਨੂੰ ਇਹ ਦੱਸਣ ਲਈ ਕਾਨੂੰਨੀ ਅਧਿਕਾਰ ਹਨ :

- ਤੁਹਾਨੂੰ ਕਿੱਥੇ ਰਹਿਣਾ ਜ਼ਰੂਰੀ ਹੈ
- ਮੈਡੀਕਲ ਇਲਾਜ ਲਈ ਅਪਾਂਇਟਮੈਂਟਾਂ ਲਈ ਜਾਣ ਲਈ, ਕੰਮ, ਸਿਖਿਆ ਜਾਂ ਸਿਖਲਾਈ ਲਈ ਨਿਸਚਿਤ ਬਾਂਵਾਂ ਅਤੇ ਨਿਸਚਿਤ ਕੀਤੇ ਵਕਤ ਤੇ ਪਹੁੰਚਣਾ
- ਇੱਕ ਡਾਕਟਰ ਜਾਂ ਕਿਸੇ ਹੋਰ ਨਾਮਜ਼ਦ ਵਿਅਕਤੀ ਨੂੰ ਤੁਹਾਨੂੰ ਮਿਲਣ ਦੀ ਆਗਿਆ ਦੇਣਾ।

## ਮੈਨੂੰ ਗਾਰਡੀਅਨ ਦੀ ਜ਼ਰੂਰਤ ਕਿਉਂ ਹੈ ?

ਦੋ ਡਾਕਟਰ ਇਹ ਸੋਚਦੇ ਹਨ, ਕਿ ਤੁਹਾਨੂੰ ਮਾਨਸਿਕ ਵਿਕਾਰ ਹੈ, ਇਸ ਲਈ ਕਮਿਊਨਿਟੀ (ਬਾਈਚਾਰੇ) ਵਿੱਚ ਰਹਿਣ ਲਈ ਤੁਹਾਨੂੰ ਸਹਾਇਤਾ ਦੀ ਜ਼ਰੂਰਤ ਹੈ ਅਤੇ ਤੁਹਾਨੂੰ ਆਪਣੀ ਭਲਾਈ ਜਾਂ ਹੋਰ ਲੋਕਾਂ ਦੀ ਸੁਰੱਖਿਆ ਲਈ ਇੱਕ ਗਾਰਡੀਅਨ ਦੀ ਜ਼ਰੂਰਤ ਹੈ।

## ਇਹ ਕਿੰਨੀ ਦੇਰ ਤਕ ਰਹਿੰਦੀ ਹੈ ?

ਗਾਰਡੀਅਨਸ਼ਿਪ ਪਹਿਲਾਂ ਛੇ ਮਹੀਨੇ ਤਕ ਰਹਿੰਦੀ ਹੈ।

ਤੁਹਾਡੀ ਗਾਰਡੀਅਨਸ਼ਿਪ ਹੋਰ ਛੇ ਮਹੀਨਿਆਂ ਤਕ ਮੁੜ ਕੇ ਸ਼ੁਰੂ ਕੀਤੀ ਜਾ ਸਕਦੀ ਹੈ ਅਤੇ ਜੇ ਤੁਹਾਡਾ ਜ਼ਿੰਮੇਵਾਰ ਕਲਿੱਨੀਸ਼ੀਅਨ ਜਾਂ ਤੁਹਾਡਾ ਨਾਮਜ਼ਦ ਮੈਡੀਕਲ ਐਟੈਂਡੈਂਟ (ਦੇਖਭਾਲ ਕਰਨ ਵਾਲਾ) ਇਸਨੂੰ ਜ਼ਰੂਰੀ ਸਮਝੇ ਤਾਂ ਇੱਕ ਵਾਰ ਹੋਰ ਸਾਲ ਲਈ ਵੱਧ ਕੀਤੀ ਜਾ ਸਕਦੀ ਹੈ। ਇਸ ਬਾਰੇ ਉਹ ਤੁਹਾਡੇ ਨਾਲ ਉਹ ਵਕਤ ਨੇੜੇ ਆਉਣ ਤੇ ਗੱਲ ਕਰਨਗੇ।

ਤੁਹਾਡਾ ਜ਼ਿੰਮੇਵਾਰ ਕਲਿੱਨੀਸ਼ੀਅਨ ਉਹ ਡਾਕਟਰ ਜਾਂ ਦੂਜਾ ਨਾਮਜ਼ਦ ਵਿਅਕਤੀ ਹੈ, ਜਿਸਨੂੰ ਸਥਾਨਕ ਸੋਸ਼ਿਲ ਸਰਵਿਸਿਜ਼ ਆਥੇਰਟੀ ਵਲੋਂ ਪੁੱਛਿਆ ਜਾਏਗਾ ਕਿ ਕੀ ਤੁਹਾਨੂੰ ਅਜੇ ਵੀ ਗਾਰਡੀਅਨ ਦੀ ਜ਼ਰੂਰਤ ਹੈ। ਜੇ ਤੁਹਾਡਾ ਇੱਕ ਪ੍ਰਾਈਵੇਟ ਗਾਰਡੀਅਨ ਹੈ, ਤਾਂ ਇਹ ਕੰਮ ਇੱਕ ਡਾਕਟਰ ਵਲੋਂ ਕੀਤਾ ਜਾਏਗਾ, ਜਿਸਨੂੰ ਡਾਕਟਰ ਦੀ ਬਜਾਏ, ਤੁਹਾਡਾ “ਨਾਮਜ਼ਦ ਮੈਡੀਕਲ ਐਂਟੈਂਡੈਟ” ਕਿਹਾ ਜਾਂਦਾ ਹੈ।

## ਕੀ ਮੈਂ ਅਪੀਲ ਕਰ ਸਕਦਾ / ਸਕਦੀ ਹਾਂ ?

ਜੇ ਤੁਸੀਂ ਗਾਰਡੀਅਨ ਰੱਖਣਾ ਬੰਦ ਕਰਨਾ ਚਾਹੁੰਦੇ ਹੋ, ਤਾਂ ਤੁਹਾਨੂੰ ਆਪਣੇ ਗਾਰਡੀਅਨ, ਆਪਣੇ ਸੋਸ਼ਿਲ ਵਰਕਰ, ਆਪਣੇ ਜ਼ਿੰਮੇਵਾਰ ਕਲਿੱਨੀਸ਼ੀਅਨ ਜਾਂ ਆਪਣੇ ਨਾਮਜ਼ਦ ਮੈਡੀਕਲ ਐਂਟੈਂਡੈਟ ਨਾਲ ਗੱਲ ਕਰਨੀ ਚਾਹੀਦੀ ਹੈ।

ਤੁਸੀਂ ਸੋਸ਼ਿਲ ਆਥੇਰਟੀ ਨੂੰ ਵੀ ਇਹ ਕਹਿਣ ਲਈ ਲਿਖ ਸਕਦੇ ਹੋ ਕਿ ਤੁਹਾਡੀ ਗਾਰਡੀਅਨਸ਼ਿਪ ਖਤਮ ਕਰ ਦਿੱਤੀ ਜਾਏ। ਇਹ ਫੈਸਲਾ ਕਰਨ ਤੋਂ ਪਹਿਲਾਂ ਕਿ ਤੁਹਾਨੂੰ ਅਜੇ ਵੀ ਕਿਸੇ ਗਾਰਡੀਅਨ ਦੀ ਜ਼ਰੂਰਤ ਹੈ ਕਿ ਨਹੀਂ, ਸੋਸ਼ਿਲ ਸਰਵਿਸਿਜ਼ ਆਥੇਰਟੀ ਤੋਂ ਕੋਈ ਤੁਹਾਡੇ ਨਾਲ ਗੱਲ ਕਰ ਸਕਦਾ ਹੈ।

ਤੁਹਾਡਾ ਸਭ ਤੋਂ ਨਜ਼ਦੀਕੀ ਰਿਸ਼ਤੇਦਾਰ ਸੋਸ਼ਿਲ ਸਰਵਿਸਿਜ਼ ਆਥੇਰਟੀ ਨੂੰ ਲਿਖ ਕੇ ਤੁਹਾਡੀ ਗਾਰਡੀਅਨਸ਼ਿਪ ਖਤਮ ਕਰ ਸਕਦਾ ਹੈ। ਇਸ ਲੀਫਲੈਟ ਵਿੱਚ ਇਹ ਵੀ ਸਮਝਾਇਆ ਗਿਆ ਹੈ, ਕਿ ਤੁਹਾਡਾ ਸਭ ਤੋਂ ਨਜ਼ਦੀਕੀ ਰਿਸ਼ਤੇਦਾਰ ਕੌਣ ਹੈ।

ਤੁਸੀਂ ਇੱਕ ਟ੍ਰਿਬਿਊਨਲ ਨੂੰ ਵੀ ਇਹ ਕਹਿਣ ਲਈ ਕਹਿ ਸਕਦੇ ਹੋ, ਕਿ ਤੁਹਾਡਾ ਹੁਣ ਕੋਈ ਗਾਰਡੀਅਨ ਨਹੀਂ ਹੋਣਾ ਚਾਹੀਦਾ।

## ਇੱਕ ਟ੍ਰਿਬਿਊਨਲ ਕੀ ਹੈ ਅਤੇ ਇਸ ਵਿੱਚ ਕੀ ਹੁੰਦਾ ਹੈ ?

ਇੱਕ ਟ੍ਰਿਬਿਊਨਲ ਇੱਕ ਸੁਤੰਤਰ ਪੈਨਲ (ਵਿਸ਼ੇਸ਼ ਅਦਾਲਤ) ਹੈ ਜੋ ਇਹ ਫੈਸਲਾ ਕਰ ਸਕਦੀ ਹੈ ਕਿ ਕੀ ਤੁਹਾਨੂੰ ਅਜੇ ਵੀ ਇੱਕ ਗਾਰਡੀਅਨ ਦੀ ਲੋੜ ਹੈ ਕਿ ਨਹੀਂ। ਇਹ ਤੁਹਾਡੇ ਨਾਲ ਅਤੇ ਹਸਪਤਾਲ ਦੇ ਸਟਾਫ ਜੋ ਤੁਹਾਨੂੰ ਜਾਣਦਾ ਹੈ, ਨਾਲ ਇੱਕ ਮੀਟਿੰਗ ਕਰੇਗੀ। ਇਸ ਮੀਟਿੰਗ ਨੂੰ “ਸੁਣਵਾਈ” ਕਿਹਾ ਜਾਂਦਾ ਹੈ। ਜੇ ਤੁਸੀਂ ਚਾਹੁੰਦੇ ਹੋ ਤਾਂ ਕਿਸੇ ਹੋਰ ਨੂੰ ਵੀ ਸੁਣਵਾਈ ਦੇਰਾਨ ਆਪਣੀ ਸਹਾਇਤਾ ਲਈ ਆਉਣ ਲਈ ਕਹਿ ਸਕਦੇ ਹੋ। ਸੁਣਵਾਈ ਤੋਂ ਪਹਿਲਾਂ, ਟ੍ਰਿਬਿਊਨਲ ਦੇ ਮੈਂਬਰ ਤੁਹਾਡੇ ਅਤੇ ਤੁਹਾਡੀ ਗਾਰਡੀਅਨਸ਼ਿਪ ਬਾਰੇ ਰਿਪੋਰਟਾਂ ਪੜ੍ਹਨਗੇ। ਟ੍ਰਿਬਿਊਨਲ ਦਾ ਇੱਕ ਮੈਂਬਰ ਤੁਹਾਡੇ ਕੋਲ ਗੱਲਬਾਤ ਕਰਨ ਲਈ ਵੀ ਆਏਗਾ।

**ਮੈਂ ਟ੍ਰਿਬਿਊਨਲ ਕੋਲ ਕਦੋਂ ਅਰਜ਼ੀ ਦੇ ਸਕਦਾ / ਸਕਦੀ ਹਾਂ ?**

ਤੁਸੀਂ ਟ੍ਰਿਬਿਊਨਲ ਕੋਲ ਆਪਣੀ ਗਾਰਡੀਅਨਸ਼ਿਪ ਦੇ ਪਹਿਲੇ ਛੇ ਮਹੀਨਿਆਂ ਦੌਰਾਨ ਕਿਸੇ ਸਮੇਂ ਵੀ ਅਰਜ਼ੀ ਦੇ ਸਕਦੇ ਹੋ। ਉਸ ਤੋਂ ਬਾਅਦ ਅਗਲੇ ਛੇ ਮਹੀਨਿਆਂ ਦੌਰਾਨ ਤੁਸੀਂ ਇੱਕ ਵਾਰ ਮੁੜ ਅਰਜ਼ੀ ਦੇ ਸਕਦੇ ਹੋ ਅਤੇ ਇਸਤੋਂ ਬਾਅਦ, ਜਿੰਨੀ ਦੇਰ ਤੁਸੀਂ ਗਾਰਡੀਅਨਸ਼ਿਪ ਤਹਿਤ ਰਹਿੰਦੇ ਹੋ, ਹਰ ਸਾਲ ਸਿਰਫ਼ ਇੱਕ ਵਾਰ ਅਰਜ਼ੀ ਦੇ ਸਕਦੇ ਹੋ।

ਜੇ ਤੁਸੀਂ ਟ੍ਰਬਿਊਨਲ ਨੂੰ ਅਰਜੀ ਦੇਣਾ ਚਾਹੁੰਦੇ ਹੋ ਤਾਂ ਤੁਸੀਂ ਹੇਠਾਂ ਦੱਸੇ ਤੇ ਲਿਖ ਸਕਦੇ ਹੋ :

The Tribunals Service  
PO BOX 8793  
5th Floor  
Leicester  
LE1 8BN

ਤੁਸੀਂ ਇੱਕ ਵਕੀਲ ਨੂੰ ਤੁਹਾਡੇ ਲਈ ਟ੍ਰਿਬਿਊਨਲ ਨੂੰ ਲਿਖਣ ਲਈ ਅਤੇ ਸੁਣਵਾਈ ਦੌਰਾਨ ਤੁਹਾਡੀ ਸਹਾਇਤਾ ਕਰਨ ਲਈ ਕਹਿ ਸਕਦੇ ਹੋ।

ਤੁਹਾਡੀ ਸੋਸ਼ਿਲ ਸਰਵਿਸਿਜ਼ ਆਥੇਰਟੀ ਅਤੇ ਲਾਅ ਸੁਸਾਇਟੀ ਕੌਲ ਉਨ੍ਹਾਂ ਵਕੀਲਾਂ ਦੀ ਸੂਚੀ ਹੈ ਜੋ ਇਸ ਬਾਰੇ ਵਿਸ਼ੇਸ਼ਗ ਹਨ। ਤੁਹਾਨੂੰ ਇਸ ਕੰਮ ਲਈ ਵਕੀਲ ਤੋਂ ਸਹਾਇਤਾ ਲਈ ਕੋਈ ਰਕਮ ਅਦਾ ਨਹੀਂ ਕਰਨੀ ਪਏਗੀ। ਇਹ ਕਾਨੂੰਨੀ ਸਹਾਇਤਾ ਸਕੀਮ (Legal Aid scheme) ਤਹਿਤ ਮਹਾਤ ਹੈ।

ਆਪਣੇ ਸਭ ਤੋਂ ਰਾਜਦੀਕੀ ਬਿਸ਼ਤੇਦਾਰ ਨੂੰ ਖਬਰ ਦੇਣੀ

ਇਸ ਲੀਫਲੈਟ ਦੀ ਇੱਕ ਕਾਪੀ ਉਸ ਵਿਅਕਤੀ ਨੂੰ ਦਿੱਤੀ ਜਾਏਗੀ, ਜਿਸ ਬਾਰੇ ਮੈਂਟਲ ਹੈਲਥ ਐਕਟ (ਮਾਨਸਿਕ ਸਿਹਤ ਬਾਰੇ ਕਾਨੰਨ) ਕਹੇਗਾ, ਕਿ ਉਹ ਤਹਾਡਾ ਸਭ ਤੋਂ ਵੱਧ ਨਜ਼ਦੀਕੀ ਰਿਸ਼ਤੇਦਾਰ ਹੈ।

ਮੈਟਲ ਹੈਲਥ ਐਕਟ (ਮਾਨਸਿਕ ਸਿਹਤ ਬਾਰੇ ਕਾਨੂੰਨ) ਵਿੱਚ ਉਨ੍ਹਾਂ ਲੋਕਾਂ ਦੀ ਸੂਚੀ ਹੈ, ਜਿਨ੍ਹਾਂ ਨੂੰ ਰਿਸ਼ਤੇਦਾਰ ਸਮਝਿਆ ਜਾਂਦਾ ਹੈ। ਆਮ ਤੌਰ 'ਤੇ ਸੂਚੀ ਵਿੱਚ ਸਭ ਤੋਂ ਉੱਪਰ ਉਹ ਵਿਅਕਤੀ ਹੁੰਦਾ ਹੈ, ਜੋ ਤੁਹਾਡਾ ਸਭ ਤੋਂ ਨਜ਼ਦੀਕੀ ਰਿਸ਼ਤੇਦਾਰ ਹੈ। ਤੁਹਾਡੀ ਸੋਸਿਲ ਸਰਵਿਸਿਜ਼ ਆਥੇਰਟੀ ਤੁਹਾਨੂੰ ਇੱਕ ਲੀਫਲੈਟ ਦੇ ਸਕਦੀ ਹੈ, ਜਿਸ ਵਿੱਚ ਅਤੇ ਇਹ ਤੁਹਾਡੀ ਦੇਖਭਾਲ ਅਤੇ ਇਲਾਜ ਦੇ ਸੰਬੰਧ ਵਿੱਚ ਤਹਾਡੇ ਸਭ ਤੋਂ ਨਜ਼ਦੀਕੀ ਰਿਸ਼ਤੇਦਾਰ ਦੇ ਕੀ ਅਧਿਕਾਰ ਹਨ। ਬਾਰੇ ਦੱਸਿਆ ਗਿਆ ਹੈ।

ਤੁਹਾਡੇ ਕੇਸ ਵਿੱਚ ਸਾਨੂੰ ਦੱਸਿਆ ਗਿਆ ਹੈ, ਕਿ ਤੁਹਾਡਾ ਸਭ ਤੋਂ ਨਜ਼ਦੀਕੀ ਰਿਸ਼ਤੇਦਾਰ ਹੈ :

For more information about the study, please contact Dr. John Smith at (555) 123-4567 or via email at [john.smith@researchinstitute.org](mailto:john.smith@researchinstitute.org).

ਜੇ ਤੁਸੀਂ ਨਹੀਂ ਚਾਹੁੰਦੇ, ਕਿ ਇਸ ਵਿਅਕਤੀ ਨੂੰ ਇਸ ਲੀਡਲੈਟ ਦੀ ਇੱਕ ਕਾਪੀ ਮਿਲੇ ਤਾਂ ਕਿਰਪਾ ਕਰਕੇ ਆਪਣੇ ਗਾਰਡੀਅਨ, ਸੋਸ਼ਿਲ ਵਰਕਰ ਜਾਂ ਉਸ ਵਿਅਕਤੀ ਨੂੰ ਦੱਸੋ, ਜਿਸਨੇ ਤੁਹਾਨੂੰ ਇਹ ਲੀਡਲੈਟ ਦਿੱਤੀ ਹੈ।

ਜੇ ਤੁਸੀਂ ਸੋਚਦੇ ਹੋ, ਕਿ ਇਹ ਵਿਅਕਤੀ ਤੁਹਾਡੇ ਸਭ ਤੋਂ ਨਜ਼ਦੀਕੀ ਰਿਸ਼ਤੇਦਾਰ ਵਜੋਂ ਉਚਿਤ ਨਹੀਂ ਤਾਂ ਤੁਸੀਂ ਕਾਉਂਟੀ ਕੋਰਟ ਕੋਲ ਉਸਦੇ ਬਜਾਏ ਕਿਸੇ ਹੋਰ ਵਿਅਕਤੀ ਨੂੰ ਸਭ ਤੋਂ ਵੱਧ ਨਜ਼ਦੀਕੀ ਰਿਸ਼ਤੇਦਾਰ ਮੰਨਣ ਲਈ ਅਰਜੀ ਦੇ ਸਕਦੇ ਹੋ। ਤੁਹਾਡੀ ਸੋਸਿਲ ਸਰਵਿਸਿਜ਼ ਆਥਰਟੀ ਤੁਹਾਨੂੰ ਇੱਕ ਲੀਫਲੈਟ ਦੇ ਸਕਦੀ ਹੈ, ਜਿਸ ਵਿੱਚ ਇਹ ਗੱਲ ਖੋਲ੍ਹ ਕੇ ਦੱਸੀ ਗਈ ਹੈ।

### ਪ੍ਰੈਕਟਸ ਦਾ ਜਾਬਤਾ

ਪ੍ਰੈਕਟਸ ਦਾ ਇੱਕ ਜਾਬਤਾ ਹੈ, ਜਿਸ ਨਾਲ ਮੈਂਟਰ ਹੈਲਥ ਐਕਟ (ਮਾਨਸਿਕ ਸਿਹਤ ਬਾਰੇ ਕਾਨੂੰਨ) ਅਤੇ ਮਾਨਸਿਕ ਵਿਕਾਰ ਵਾਲੇ ਲੋਕਾਂ ਦੇ ਇਲਾਜ ਕਰਨ ਬਾਰੇ ਹਸਪਤਾਲ ਦੇ ਸਟਾਫ਼ ਨੂੰ ਸਲਾਹ ਦਿੱਤੀ ਜਾਂਦੀ ਹੈ। ਸਟਾਫ਼ ਜਦੋਂ ਤੁਹਾਡੀ ਦੇਖਭਾਲ ਬਾਰੇ ਫੈਸਲੇ ਕਰਦਾ ਹੈ ਤਾਂ ਉਨ੍ਹਾਂ ਨੂੰ ਇਹ ਵੇਖਣਾ ਪੈਂਦਾ ਹੈ, ਕਿ ਜਾਬਤਾ ਇਸ ਬਾਰੇ ਕੀ ਕਹਿੰਦਾ ਹੈ। ਜੇ ਤੁਸੀਂ ਚਾਹੋ ਤਾਂ ਤੁਸੀਂ ਇਸ ਦੀ ਇੱਕ ਕਾਪੀ ਵੇਖ ਸਕਦੇ ਹੋ।

### ਹੋਰ ਵੱਧ ਸਹਾਇਤਾ ਲਈ ਜਾਣਕਾਰੀ

ਜੇ ਤੁਹਾਡੀ ਦੇਖਭਾਲ ਅਤੇ ਇਲਾਜ ਬਾਰੇ ਕੋਈ ਅਜਿਹੀ ਗੱਲ ਹੈ, ਜੋ ਤੁਹਾਨੂੰ ਸਮਝ ਨਹੀਂ ਆ ਰਹੀ ਤਾਂ ਕਿਰਪਾ ਕਰਕੇ ਆਪਣੇ ਗਾਰਡੀਅਨ, ਆਪਣੇ ਸੋਸਿਲ ਵਰਕਰ ਜਾਂ ਆਪਣੀ ਦੇਖਭਾਲ ਵਿੱਚ ਸ਼ਾਮਿਲ ਕਿਸੇ ਹੋਰ ਨੂੰ ਪੁੱਛੋ। ਜੇ ਇਸ ਲੀਫਲੈਟ ਵਿੱਚ ਕੁਝ ਅਜਿਹਾ ਹੋਵੇ, ਜੋ ਤੁਹਾਡੀ ਸਮਝ ਵਿੱਚ ਨਹੀਂ ਆ ਰਿਹਾ ਜਾਂ ਤੁਹਾਡੇ ਕੋਈ ਹੋਰ ਸਵਾਲ ਹਨ, ਜਿਨ੍ਹਾਂ ਦੇ ਜਵਾਬ ਇਸ ਲੀਫਲੈਟ ਵਿੱਚ ਨਹੀਂ ਦਿੱਤੇ ਗਏ, ਤਾਂ ਕਿਰਪਾ ਕਰਕੇ ਉਨ੍ਹਾਂ ਨੂੰ ਇਹ ਸਮਝਾਉਣ ਲਈ ਕਰੋ।

ਜੇ ਤੁਹਾਨੂੰ ਲੀਫਲੈਟ ਦੀ ਇੱਕ ਹੋਰ ਕਾਪੀ ਕਿਸੇ ਹੋਰ ਲਈ ਚਾਹੀਦੀ ਹੋਵੇ, ਤਾਂ ਕਿਰਪਾ ਕਰਕੇ ਕੇ ਉਸ ਲਈ ਕਰੋ।